

This sabad is by Gurū Nānak Sāhib in Rāg Sorath on Page 595

ਸੋਰਠਿ ਮਹਲਾ ੧ ਘਰੁ ੧ ॥  
 ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥  
 ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥  
 ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਨ ਦੇਖੁ ॥੧॥  
 ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥  
 ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਧੁ ॥  
 ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥  
 ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥  
 ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥  
 ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥  
 ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥  
 ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥  
 ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥  
 ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥

This translation is adapted from the Gurū Granth Darpan.

ਹੇ ਭਾਈ ! (ਇਥੋਂ ਤੁਰਨ ਵੇਲੇ) ਮਾਇਆ ਜੀਵ ਦੇ ਨਾਲ ਨਹੀਂ ਜਾਂਦੀ (ਇਹ ਹਰੇਕ ਨੂੰ ਪਤਾ ਹੈ ਫਿਰ ਭੀ) ਇਸ ਮਾਇਆ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ । ਕੋਈ ਵਿਰਲਾ ਮਨੁੱਖ ਸਮਝਦਾ ਹੈ (ਕਿ ਸਦਾ ਨਾਲ ਨਿਭਣ ਵਾਲਾ ਧਨ ਹੋਰ ਹੈ) ।੧।ਰਹਾਉ।

When one departs from this world, material wealth does not go along with them. Not everyone is able to understand this. Deception has taken control of the entire world. There are very few who can understand that there is another wealth that will constantly remain with you – ‘The wealth of Nām (Identification with Vahiguru). Pause for reflection.

(ਹੇ ਭਾਈ ! ਸਦਾ ਨਾਲ ਨਿਭਣ ਵਾਲਾ ਧਨ ਕਮਾਣ ਲਈ) ਮਨ ਨੂੰ ਹਾਲੀ (ਵਰਗਾ ਉੱਦਮੀ) ਬਣਾ, ਉਚੇ ਆਚਰਨ ਨੂੰ ਵਾਹੀ ਸਮਝ, ਮੋਹਨਤ (ਨਾਮ ਫਸਲ ਵਾਸਤੇ) ਪਾਣੀ ਹੈ, (ਇਹ ਆਪਣਾ) ਸਰੀਰ (ਹੀ) ਪੈਲੀ ਹੈ । (ਇਸ ਪੈਲੀ ਵਿਚ) ਪਰਮਾਤਮਾ ਦਾ ਨਾਮ ਬੀਜ, (ਬੀ ਬੀਜ ਕੇ ਉਸ ਨੂੰ ਪੰਛੀਆਂ ਤੋਂ ਬਚਾਣ ਲਈ ਸੁਹਾਗਾ ਫੇਰਨਾ ਜ਼ਰੂਰੀ ਹੈ, ਇਸੇ ਤਰ੍ਹਾਂ ਜੇ ਸੰਤੋਖ ਵਾਲਾ ਜੀਵਨ ਨਹੀਂ, ਤਾਂ ਮਾਇਆ ਦੀ ਤ੍ਰਿਸ਼ਨਾ ਨਾਮ-ਬੀਜ ਨੂੰ ਮੁਕਾ ਦੇਵੇਗੀ) ਸੰਤੋਖ (ਨਾਮ-ਬੀਜ ਨੂੰ ਤ੍ਰਿਸ਼ਨਾ-ਪੰਛੀਆਂ ਤੋਂ ਬਚਾਣ ਲਈ) ਸੁਹਾਗਾ ਹੈ, ਸਾਦਾ ਜੀਵਨ (ਨਾਮ-ਫਸਲ ਦੀ ਰਾਖੀ ਕਰਨ ਲਈ) ਰਾਖਾ ਹੈ ।(ਹੇ ਭਾਈ ! ਇਹ ਵਾਹੀ ਕੀਤੀਆਂ ਸਰੀਰ-ਪੈਲੀ ਵਿਚ) ਪਰਮਾਤਮਾ ਦੀ ਮੋਹਰ ਨਾਲ ਪ੍ਰੇਮ ਪੈਦਾ ਹੋਵੇਗਾ । ਵੇਖ, (ਜਿਨ੍ਹਾਂ ਇਹ ਵਾਹੀ ਕੀਤੀ) ਉਹ ਹਿਰਦੇ (ਨਾਮ-ਧਨ ਨਾਲ) ਧਨਾਢ ਹੋ ਗਏ ।੧।

(In order to earn ‘the wealth of Nām’ that remains with you for ever), one must make their mind a farmer. The water (inspiration) should be taking part in doing good with honest effort that will cultivate the crop of ‘Nām’ through humility. In this body (land) through humility sow the seed of ‘Nām’ and be prepared to protect it with patience (hard work and simple living). By protecting it you will not be thirsty for the other deceptions. By farming on your

body (land) through Vāhigurū's grace love will blossom forth. Those who did the farming in such a way were able to gain 'the wealth of Nām.'

(ਹੇ ਭਾਈ ! ) ਉਮਰ ਦੇ ਹਰੇਕ ਸੁਆਸ ਨੂੰ ਖੱਟੀ ਬਣਾ, ਇਸ ਹੱਟੀ ਵਿਚ ਸਦਾ-ਥਿਰ ਰਹਿਣ ਵਾਲਾ ਹਰੀ ਨਾਮ ਸੌਦਾ ਬਣਾ । ਆਪਣੀ ਸੁਰਤਿ ਤੇ ਵਿਚਾਰ-ਮੰਡਲ ਨੂੰ ਭਾਂਡਿਆਂ ਦੀ ਕਤਾਰ ਬਣਾ, ਇਸ ਭਾਂਡਸਾਲ ਵਿਚ ਇਸ ਹਰੀ-ਨਾਮ ਸੌਦੇ ਨੂੰ ਪਾ । ਇਹ ਨਾਮ-ਵਣਜ ਕਰਨ ਵਾਲੇ ਸਤਸੰਗੀਆਂ ਨਾਲ ਮਿਲ ਕੇ ਤੂੰ ਭੀ ਹਰੀ-ਨਾਮ ਦਾ ਵਣਜ ਕਰ । ਇਸ ਵਣਜ ਵਿਚੋਂ ਖੱਟੀ ਮਿਲੇਗੀ ਮਨ ਦਾ ਖਿੜਾਓ ।੨।

With your every breath earn Vāhigurū's remembrance through understanding and contemplation. Vāhigurū's remembrance will become your merchandise and meeting with other traders of Vāhigurū's Nām, make it your trade. The ultimate profit you will get from this trade is that you mind will be at complete ease.

(ਹੇ ਭਾਈ ! ਸੌਦਾਗਰਾਂ ਵਾਂਗ ਹਰੀ-ਨਾਮ ਦਾ ਸੌਦਾਗਰ ਬਣ) ਧਰਮ-ਪੁਸਤਕਾਂ (ਦਾ ਉਪਦੇਸ਼) ਸੁਣਿਆ ਕਰ, ਇਹ ਹਰੀ-ਨਾਮ ਦੀ ਸੌਦਾਗਰੀ ਹੈ, (ਸੌਦਾਗਰੀ ਦਾ ਮਾਲ ਲੱਦਣ ਵਾਸਤੇ) ਉੱਚੇ ਆਚਰਨ ਨੂੰ ਘੋੜੇ ਬਣਾ ਕੇ ਲੈ ਤੁਰ, (ਜ਼ਿੰਦਗੀ ਦੇ ਸਫ਼ਰ ਵਿਚ ਭੀ ਖਰਚ ਦੀ ਲੋੜ ਹੈ) ਚੰਗੇ ਗੁਣਾਂ ਨੂੰ ਜੀਵਨ-ਸਫ਼ਰ ਦਾ ਖਰਚ ਬਣਾ । ਹੇ ਮਨ ! (ਇਸ ਵਪਾਰ ਦੇ ਉੱਦਮ ਨੂੰ) ਕੱਲ ਤੇ ਨਾਹ ਪਾਈਂ । ਇਸ ਵਪਾਰ ਨਾਲ ਜੇ ਤੂੰ ਪਰਮਾਤਮਾ ਦੇ ਦੇਸ ਵਿਚ (ਪਰਮਾਤਮਾ ਦੇ ਚਰਨਾਂ ਵਿਚ) ਟਿਕ ਜਾਏਂ, ਤਾਂ ਆਤਮਕ ਸੁਖ ਵਿਚ ਥਾਂ ਲੱਭ ਲਏਂਗਾ ।੩।

To become a trade of Vāhigurū's Nām you have to understand and contemplate on the teachings and ride on these teaching (these good deeds) as you would on the horse (your helper to get you from one destination to another). It is important that you take on this trade today, so that your mind can be at ease.

(ਹੇ ਭਾਈ ! ਨੌਕਰ ਰੋਜ਼ੀ ਕਮਾਣ ਲਈ ਮੇਹਨਤ ਨਾਲ ਮਾਲਕ ਦੀ ਸੇਵਾ ਕਰਦਾ ਹੈ, ਤੂੰ ਭੀ) ਪੂਰੇ ਧਿਆਨ ਨਾਲ (ਪ੍ਰਭੂ-ਮਾਲਕ ਦੀ) ਨੌਕਰੀ ਕਰ (ਜਿਵੇਂ ਨੌਕਰ ਆਪਣੇ ਮਾਲਕ ਦੇ ਹੁਕਮ ਨੂੰ ਭੁਲਾਂਦਾ ਨਹੀਂ ਤੂੰ ਭੀ) ਪਰਮਾਤਮਾ-ਮਾਲਕ ਦੇ ਨਾਮ ਨੂੰ ਮਨ ਵਿਚ ਪੱਕਾ ਕਰ ਰੱਖ, ਇਹੀ ਹੈ ਉਸ ਦੀ ਸੇਵਾ । ਵਿਕਾਰਾਂ ਨੂੰ (ਆਪਣੇ ਨੇੜੇ ਆਉਣੋਂ) ਰੋਕ ਦੇ, ਇਹ ਹੈ ਪਰਮਾਤਮਾ ਦੀ ਨੌਕਰੀ ਵਾਸਤੇ ਦੌੜ-ਭੱਜ । (ਜੇ ਇਹ ਉੱਦਮ ਕਰੇਂਗਾ) ਤਾਂ ਹਰ ਕੋਈ ਤੈਨੂੰ ਸ਼ਾਬਾਸ਼ੇ ਆਖੇਗਾ । ਹੇ ਨਾਨਕ ! ਇਹ ਨੌਕਰੀ ਕੀਤਿਆਂ ਪਰਮਾਤਮਾ ਤੈਨੂੰ ਮੇਹਰ ਦੀ ਨਜ਼ਰ ਨਾਲ ਵੇਖੇਗਾ, ਤੇਰੀ ਜਿੰਦ ਉਤੇ ਚੌ-ਗੁਣਾਂ ਆਤਮਕ ਰੂਪ ਚੜ੍ਹੇਗਾ ।੪।੨।

Just as a servant never forgets the command of his boss, you too must always be engaged in the service of your boss (Vāhigurū). Always remembering Vāhigurū in your heart is the true service. Don't let the vices come into you and that too is the service of Vāhigurū'. If you continue in this trade then other will automatically admire you. Nānak says that if you continue this effort then you will feel the grace of Vāhigurū.